

## ਪ੍ਰੈਸ ਰਿਲੀਜ਼

ਅੱਜ ਮਾਰਚ 23, 2022 ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰੀਕਾ ਵਿੱਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਬਾਰੇ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਤੋਂ ਸਿਵਾ ਕਿਸੇ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਛਾਪਣ ਦਾ ਅਧਿਕਾਰ ਨਹੀਂ ਹੈ ਅਤੇ ਨਾਹੀਂ ਛਪਾਈ ਵੇਲੇ ਜਾਂ ਉਤਾਰੇ ਕਰਦਿਆਂ ਰਹਿ ਗਈਆਂ ਗਲਤੀਆਂ ਨੂੰ ਵੀ ਠੀਕ ਕਰਨ ਦਾ ਕੋਈ ਅਧਿਕਾਰ ਹੈ। ਇਸ ਸੰਬੰਧੀ ਮੈਂ ਸਮੁੱਚੇ ਸਿੱਖ ਪੰਥ ਨੂੰ ਹੇਠ ਲਿਖੇ ਅਨੁਸਾਰ ਬੇਨਤੀਆਂ ਕਰਨੀਆਂ ਚਾਹੁੰਦਾ ਹਾਂ:

1. ਜਦੋਂ ਸ਼੍ਰੋਮਣੀ ਕਮੇਟੀ ਹੋਂਦ ਵਿੱਚ ਆਈ ਸੀ ਉਦੋਂ ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦੀ ਇਸ ਵਿੱਚ ਕੋਈ ਨੁਮਾਇੰਦਗੀ ਨਹੀਂ ਰੱਖੀ ਗਈ ਸੀ। ਹੁਣ ਸ਼੍ਰੋਮਣੀ ਕਮੇਟੀ ਦੀ ਹੋਂਦ ਵੀ ਸੁੰਗੜ ਕੇ ਸ਼ੁੱਠ ਬਾਰਡਰ ਤੱਕ ਰਹਿ ਗਈ ਹੈ। ਦੂਸਰੇ ਪਾਸੇ ਸੰਸਾਰ ਭਰ ਵਿੱਚ ਸਿੱਖਾਂ ਦੀ ਆਬਾਦੀ ਵੱਧਦੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਵੱਧਦੀਆਂ ਜਾ ਰਹੀਆਂ ਹਨ ਇਸ ਪਾਸੇ ਸ਼੍ਰੋਮਣੀ ਕਮੇਟੀ ਦਾ ਕੋਈ ਧਿਆਨ ਨਹੀਂ ਹੈ ਅਤੇ ਨਾਹੀਂ ਸ਼੍ਰੋਮਣੀ ਕਮੇਟੀ ਵਿੱਚ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਕੋਈ ਨੁਮਾਇੰਦਗੀ ਦਾ ਹੀ ਪ੍ਰਬੰਧ ਕੀਤਾ ਗਿਆ ਹੈ ਤਾਂਕਿ ਉਹ ਆਪਣੀਆਂ ਸਮੱਸਿਆਵਾਂ ਉੱਥੇ ਰੱਖ ਸਕਣ।

2. ਦੁਨੀਆਂ ਭਰ ਵਿੱਚ ਗੁਰਦੁਆਰਾ ਵੀ ਵੱਧ ਰਹੇ ਹਨ ਅਤੇ ਸਿੱਖਾਂ ਦੀ ਆਬਾਦੀ ਵੀ ਵੱਧ ਰਹੀ ਹੈ ਜਿਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਮੰਗ ਵੀ ਦਿਨੋਂ ਦਿਨ ਵੱਧ ਰਹੀ ਹੈ। ਇਸ ਦਾ ਕੋਈ ਯੋਗ ਪ੍ਰਬੰਧ ਅੱਜ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਹੀਂ ਕੀਤਾ ਗਿਆ ਅਤੇ ਨਾਹੀਂ ਸ੍ਰੀ ਅਕਾਲ ਤਖਤ ਸਾਹਿਬ ਨੇ ਹੀ ਕਦੀ ਇਸ ਵੱਲ ਕੋਈ ਧਿਆਨ ਦਿੱਤਾ ਹੈ।

3. ਜਦੋਂ ਕੋਈ ਵਿਦੇਸ਼ੀ ਸਿੱਖ ਆਪਣੇ ਮਸਲੇ ਆਪ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ ਜਾਂ ਕੋਈ ਖੋਜ ਕਾਰਜ ਕਰਦੇ ਹਨ ਤਾਂ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਆਪਣੀ ਮਨਾਪਲੀ ਅਧੀਨ ਉਨ੍ਹਾਂ ਨੂੰ ਵਰਜਣ ਦੀ ਕੋਸ਼ਿਸ਼ ਕਰਦੇ ਹਨ।

4. ਮੇਰੀ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਸਨਿਮਰ ਬੇਨਤੀ ਹੈ ਕਿ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਛਾਪਣਾ ਆਰੰਭ ਕੀਤਾ ਸੀ ਤਾਂ ਕਿਹੜੇ ਵਿਦਵਾਨਾਂ ਦੀ ਕਮੇਟੀ ਬਣਾਈ ਸੀ ਅਤੇ ਕਿਸ ਹੱਥ ਲਿਖਤ ਬੀੜ ਨੂੰ ਆਧਾਰ ਬਣਾਇਆ ਗਿਆ ਸੀ?

5. ਸ਼੍ਰੋਮਣੀ ਕਮੇਟੀ ਦੇ ਆਪਣੇ ਹੀ ਛਾਪੇ ਸਰੂਪਾਂ ਵਿੱਚ ਉਨ੍ਹਾਂ ਵੱਲੋਂ ਕਈ ਵਾਰੀ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਸ ਵਿੱਚੋਂ ਕਈ ਤਬਦੀਲੀਆਂ ਉਨ੍ਹਾਂ ਵੱਲੋਂ ਸਿਆਸੀ ਪ੍ਰਭਾਵ ਅਤੇ ਵੋਟਾਂ ਲੈਣ ਦੀ ਖਾਤਰ ਕੀਤੀਆਂ ਗਈਆਂ। ਇਸ ਵਿੱਚ ਮੂਲ ਮੰਤਰਾਂ ਦੀ ਬੇਤਰਤੀਬੀ ਸਭ ਤੋਂ ਵਧੇਰੇ ਵਰਨਣਯੋਗ ਹੈ ਜਿਹੜੀ ਸ਼੍ਰੋਮਣੀ ਕਮੇਟੀ ਵੱਲੋਂ ਕੀਮਤੀ ਬਲਾਕਾਂ ਨੂੰ ਤੋੜ ਕੇ ਨਵੇਂ ਸਰੂਪ ਛਾਪ ਕੇ ਕੀਤੀ ਗਈ। ਸ਼੍ਰੋਮਣੀ ਕਮੇਟੀ ਨੇ ਇਸ ਸੰਬੰਧੀ ਕੋਈ ਵਿਦਵਾਨਾਂ ਦਾ ਪੈਨਲ ਨਹੀਂ ਬਣਾਇਆ ਅਤੇ ਨਾਹੀਂ ਅੱਜ ਤੱਕ ਦੱਸਿਆ ਹੈ ਕਿ ਕਿਹੜਾ ਸਰੂਪ ਪ੍ਰਮਾਣੀਤ ਹੈ?

6. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਪਤ ਕਮੇਟੀ ਜਿਸ ਵਿੱਚ ਉਨ੍ਹਾਂ ਦੇ ਆਪਣੇ ਰਿਸਰਚ ਸਕਾਲਰ ਸ. ਰਣਧੀਰ ਸਿੰਘ ਅਤੇ ਦੋ ਹੋਰ ਖੋਜੀ ਸੱਜਣ ਗਿਆਨੀ ਕੁੰਦਨ ਸਿੰਘ ਅਤੇ ਨਿਹੰਗ ਭਾਈ ਗਿਆਨ ਸਿੰਘ ਜੀ ਤੇ ਆਧਾਰਿਤ ਇੱਕ ਸਬ ਕਮੇਟੀ ਬਣਾਈ। ਇਸ ਕਮੇਟੀ ਨੇ ਸਾਲਾਂ ਬੱਧੀ ਮਿਹਨਤ ਕਰਕੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚ ਹੱਥ ਲਿਖਤ ਬੀੜਾਂ ਦੇ ਆਧਾਰ ਤੇ ਛਪੀ ਹੋਈ ਬੀੜ ਵਿੱਚ ਰਹਿ ਗਈਆਂ ਉਕਾਈਆਂ ਅਤੇ ਪਾਠ-ਭੇਦਾਂ ਬਾਰੇ ਇੱਕ ਰਿਪੋਰਟ ਤਿਆਰ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਅਤੇ ਉਹ ਰਿਪੋਰਟ ਸ਼੍ਰੋਮਣੀ ਕਮੇਟੀ ਨੇ ਛਪਾ ਕੇ ਸੰਗਤਾਂ ਸਾਹਮਣੇ ਲਿਆਂਦੀ ਲੇਕਿਨ ਅੱਜ ਤੱਕ ਉਸ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਥ ਦੀ ਗਿਆਤ ਹਿੱਤ ਦੱਸਿਆ ਜਾਂਦਾ ਹੈ ਕਿ ਇਸ ਦੀ ਭੂਮਿਕਾ ਮਰਹੂਮ ਗਿਆਨੀ ਕ੍ਰਿਪਾਲ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲਿਖੀ ਹੋਈ ਹੈ।

7. ਇਸ ਤੋਂ ਬਾਅਦ ਮੁੜ ਮਾਰਚ, ੧੯੯੬ ਵਿੱਚ ਜਥੇਦਾਰ ਸ੍ਰੀ ਅਕਾਲ ਸਾਹਿਬ ਦੇ ਆਦੇਸ਼ ਅਨੁਸਾਰ ਵਿਦਵਾਨਾਂ ਦੀ ਇੱਕ ਹੋਰ ਕਮੇਟੀ ਬਣਾਈ ਗਈ। ਇਸ ਵਿੱਚ ਗਿਆਨੀ ਜੋਗਿੰਦਰ ਸਿੰਘ ਜੀ ਵੇਦਾਂਤੀ, ਭਾਈ ਸਾਹਿਬ ਜੋਗਿੰਦਰ ਸਿੰਘ ਜੀ ਤਲਵਾੜਾ, ਗਿਆਨੀ ਹਰਬੰਸ ਸਿੰਘ ਜੀ ਪਟਿਆਲਾ, ਪ੍ਰੋ. ਬਿਕਰਮ ਸਿੰਘ, ਜਥੇਦਾਰ ਅਵਤਾਰ ਸਿੰਘ ਜੀ ਬਧਨੀ ਕਲਾਂ ਅਤੇ ਪ੍ਰੋ. ਪ੍ਰਕਾਸ਼ ਸਿੰਘ ਜੀ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ਼ਾਮਲ ਸਨ। ਇਸ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ-ਸਰੂਪਾਂ ਅਤੇ ਸ਼ਬਦਾਰਥ ਸੈਂਚੀਆਂ ਵਿੱਚ ਪਾਠ-ਭੇਦਾਂ ਅਤੇ ਛਾਪੇ ਦੀਆਂ ਗਲਤੀਆਂ ਬਾਰੇ ਸ਼੍ਰੋਮਣੀ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੀ ਲੇਕਿਨ ਅੱਜ ਤੱਕ ਉਸ ਤੇ ਵੀ ਕੋਈ ਅਮਲ ਨਹੀਂ ਕੀਤਾ ਗਿਆ?

8. ਇਸ ਤੋਂ ਇਲਾਵਾ ਦਮਦਮੀ ਟਕਸਾਲ ਨੇ ਆਪਣੀ ਛਾਪੀ ਪੋਥੀ ਗੁਰਬਾਣੀ ਪਾਠ ਦਰਪਣ ਵਿੱਚ ਤਕਰੀਬਨ 1500 ਪਾਠ-ਭੇਦਾਂ ਬਾਰੇ ਲਿਖਤੀ ਸੂਚਨਾ ਦਿੱਤੀ ਹੋਈ ਹੈ। ਇਸ ਪਾਸੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸੋਚਣ ਦਾ ਕੋਈ ਯਤਨ ਅੱਜ ਤੱਕ ਨਹੀਂ ਕੀਤਾ ਗਿਆ।

9. ਗਿਆਨੀ ਜਗਤਾਰ ਸਿੰਘ ਜਾਚਕ, ਸਾਬਕਾ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਆਪਣੀ ਪੁਸਤਕ **ਸਰਬੋਤਮਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ** ਵਿੱਚ ਇਸ ਸੰਬੰਧੀ ਬਹੁਤ ਹੀ ਅਹਿਮ ਸੂਚਨਾਵਾਂ ਦਰਜ ਕੀਤੀਆਂ ਹੋਈਆਂ ਹਨ। ਹੋਰ ਬਹੁਤ ਸਾਰੇ ਵਿਦਵਾਨਾਂ ਨੇ ਵੀ ਇਸ ਪਾਸੇ ਵੱਲ ਕਾਫ਼ੀ ਕੰਮ ਕੀਤਾ ਹੋਇਆ ਹੈ।

ਇਸ ਅਹਿਮ ਸਮੱਸਿਆਵਾਂ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਦੀ ਬਣਦੀ ਸੀ ਕਿਉਂਕਿ ਉਹ ਹੀ ਆਪਣੇ ਆਪ ਨੂੰ ਸਿੱਖਾਂ ਦੀ ਨੁਮਾਇੰਦਾ ਜਮਾਤ ਮੰਨਦੀ ਹੈ। ਉਸ ਨੇ ਅੱਜ ਤੱਕ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਦਵੇ ਵੀ ਕਿਵੇਂ ਜੇ ਪਾਲਿਟਿਕਸ ਵੱਲੋਂ ਧਿਆਨ ਹਟੇ ਤਾਂਹੀ ਇਨ੍ਹਾਂ ਗਹਿਰ ਗੰਭੀਰ ਸਮੱਸਿਆਵਾਂ ਦਾ ਹੱਲ ਕੱਢਿਆ ਸਕਦਾ ਹੈ। ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਇਸ ਵੱਲ ਅੱਜ ਤੱਕ ਕੋਈ ਕਦਮ ਨਹੀਂ ਉਠਾਇਆ। ਹੁਣ ਜਦ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੇ ਆਪਣੇ ਖਰਚੇ ਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਦਾ ਉਪਰਾਲਾ ਕੀਤਾ ਹੈ ਤਾਂ ਇਤਨਾ ਵਾਵੇਲਾ ਕਿਉਂ ਮਚਾਇਆ ਜਾ ਰਿਹਾ ਹੈ?

ਇੱਕ ਪਾਸੜ ਸੋਚ ਵਾਲੇ ਆਪਣੇ ਝੋਲੀ ਚੁੱਕ ਚਾਰ ਕੁ ਵਿਦਵਾਨਾਂ ਦੀ ਰਾਇ ਲੈ ਕੇ ਕੌਮ ਦੇ ਇਤਨੇ ਗਹਿਰ ਗੰਭੀਰ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਸਕਦਾ ਹੁੰਦਾ, ਹਾਂ ਇਹ ਜ਼ਰੂਰ ਹੈ ਕਿ ਤੁਸੀਂ ਜ਼ੋਰ ਜ਼ਬਰਦਸਤੀ ਇਸ ਆਵਾਜ਼ ਨੂੰ ਬੰਦ ਕਰਨ ਦਾ ਯਤਨ ਕਰੋਗੇ। ਲੇਕਿਨ ਮਸਲਾ ਉੱਥੇ ਦਾ ਉੱਥੇ ਹੀ ਰਹੇਗਾ, ਜਦੋਂ ਤੱਕ ਕਿ ਸਮੁੱਚੇ ਪੰਥ ਦੇ ਵਿਦਵਾਨਾਂ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਗੁਰਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਕੋਈ ਵਡੇਰਾ ਯਤਨ ਨਹੀਂ ਆਰੰਭਿਆ ਜਾਂਦਾ। ਇਹ ਵੀ ਸਪਸ਼ਟ

ਕੀਤਾ ਜਾਵੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਛਾਪਣ ਦੀ ਇਕੱਲੀ ਸ਼੍ਰੋਮਣੀ ਕਮੇਟੀ ਦੀ ਹੀ ਮਨਾਪਲੀ ਕਿਉਂ ਹੈ? ਉਸ ਦੀ ਹੱਦ ਤਾਂ ਕੇਵਲ ਪੰਜਾਬ ਤੱਕ ਹੀ ਸੀਮਤ ਹੈ? ਵਿਦੇਸ਼ੀ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਕੌਣ ਹੱਲ ਕਰੇਗਾ? ਉਹ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕਿਉਂ ਨਹੀਂ ਕਰ ਸਕਦੇ? ਪੁਰਾਤਨ ਸਮੇਂ ਵਿੱਚ ਤਾਂ ਕੋਈ ਵੀ ਗੁਰਸਿੱਖ ਆਪ ਸਿਆਹੀ ਬਣਾ ਕੇ ਕਾਗਜ਼ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤੀ ਸਰੂਪ ਤਿਆਰ ਗੁਰਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਤਿਆਰ ਕਰਦੇ ਸਨ। ਫਿਰ ਹੁਣ ਕਿਉਂ ਨਹੀਂ ਛਾਪੇ ਜਾ ਸਕਦੇ?

ਗੁਰੂ ਪੰਥ ਦਾ ਦਾਸ

ਥਮਿੰਦਰ ਸਿੰਘ